

 Print Page

Sri Guru Granth Sahib

Displaying 502 of

ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥

Dhukh Anaeraa Bhai Binaasae Paap Geae Nikhoott ||1||

Pain, ignorance and fear have left me, and my sins have been dispelled. ||1||

ਗੁਜਰੀ (ਮਃ ੫) (੨੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧

Raag Goojree Guru Arjan Dev

ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥

Har Har Naam Kee Man Preeth ||

My mind is filled with love for the Name of the Lord, Har, Har.

ਗੁਜਰੀ (ਮਃ ੫) (੨੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧

Raag Goojree Guru Arjan Dev

ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥

Mil Saadh Bachan Gobindh Dhhiaaeae Mehaa Niramal Reeth ||1|| Rehaao ||

Meeting the Holy Saint, under His Instruction, I meditate on the Lord of the Universe, in the most immaculate way. ||1||Pause||

ਗੁਜਰੀ (ਮਃ ੫) (੨੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੨

Raag Goojree Guru Arjan Dev

ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥

Jaap Thaap Anaek Karanee Safal Simarath Naam ||

Chanting, deep meditation and various rituals are contained in the fruitful meditative remembrance of the Naam, the Name of the Lord.

ਗੁਜਰੀ (ਮਃ ੫) (੨੯) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੨

Raag Goojree Guru Arjan Dev

ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥

Kar Anugrahu Aap Raakhae Bheae Pooran Kaam ||2||

Showing His Mercy, the Lord Himself has protected me, and all my works have been brought to fruition. ||2||

ਗੁਜਰੀ (ਮਃ ੫) (੨੯) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੩

Raag Goojree Guru Arjan Dev

ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥

Saas Saas N Bisar Kabehoon Breham Prabh Samarathh ||

With each and every breath, may I never forget You, O God, Almighty Lord and Master.

ਗੁਜਰੀ (ਮਃ ੫) (੨੯) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੩

Raag Goojree Guru Arjan Dev

ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥

Gun Anik Rasanaa Kiaa Bakhaanai Aganath Sadhaa Akathh ||3||

How can my tongue describe Your countless virtues? They are uncountable, and forever indescribable.

||3||

ਗੁਜਰੀ (ਮਃ ੫) (੨੯) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੪

Raag Goojree Guru Arjan Dev

ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥

Dheen Dharadh Nivaar Thaarana Dhaeiaal Kirapaa Karan ||

You are the Remover of the pains of the poor, the Savior, the Compassionate Lord, the Bestower of Mercy.

ਗੁਜਰੀ (ਮਃ ੫) (੨੯) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੪

Raag Goojree Guru Arjan Dev

ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥

Attal Padhavee Naam Simaran Dhriir Naanak Har Har Saran ||4||3||29||

Remembering the Naam in meditation, the state of eternal dignity is obtained; Nanak has grasped the protection of the Lord, Har, Har. ||4||3||29||

ਗੁਜਰੀ (ਮਃ ੫) (੨੯) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੫

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੫੦੨

ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥

Ahanbudhh Bahu Saghan Maaeiaa Mehaa Dheeragh Rog ||

Intellectual egotism and great love for Maya are the most serious chronic diseases.

ਗੁਜਰੀ (ਮਃ ੫) (੩੦) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੬

Raag Goojree Guru Arjan Dev

ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥

Har Naam Aoukhadhh Gur Naam Dheeno Karan Kaaran Jog ||1||

The Lord's Name is the medicine, which is potent to cure everything. The Guru has given me the Naam, the Name of the Lord. ||1||

ਗੁਜਰੀ (ਮਃ ੫) (੩੦) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੬

Raag Goojree Guru Arjan Dev

ਮਨਿ ਤਨਿ ਬਾਛੀਐ ਜਨ ਧੁਰਿ ॥

Man Than Baashheeai Jan Dhhoor ||

My mind and body yearn for the dust of the Lord's humble servants.

ਗੁਜਰੀ (ਮਃ ੫) (੩੦) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੭

Raag Goojree Guru Arjan Dev

ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੁਰਿ ॥੧॥ ਰਹਾਉ ॥

Kott Janam Kae Lehehi Paathik Gobindh Lochaa Poor ||1|| Rehaao ||

With it, the sins of millions of incarnations are obliterated. O Lord of the Universe, please fulfill my desire. ||1||Pause||

ਗੁਜਰੀ (ਮਃ ੫) (੩੦) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੭

Raag Goojree Guru Arjan Dev

ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥

Aadh Anthae Madhh Aasaa Kookaree Bikaraal ||

In the beginning, in the middle, and in the end, one is hounded by dreadful desires.

ਗੁਜਰੀ (ਮਃ ੫) (੩੦) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੮

Raag Goojree Guru Arjan Dev

ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥

Gur Giaan Keerathan Gobindh Ramanan Kaatteeai Jam Jaal ||2||

Through the Guru's spiritual wisdom, we sing the Kirtan of the Praises of the Lord of the Universe, and the noose of death is cut away. ||2||

ਗੁਜਰੀ (ਮਃ ੫) (੩੦) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੮

Raag Goojree Guru Arjan Dev

ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥

Kaam Krodhh Lobh Moh Moothae Sadhaa Aavaa Gavan ||

Those who are cheated by sexual desire, anger, greed and emotional attachment suffer reincarnation forever.

ਗੁਜਰੀ (ਮਃ ੫) (੩੦) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੯

Raag Goojree Guru Arjan Dev

ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥

Prabh Praem Bhagath Gupaal Simaran Mittath Jonee Bhavan ||3||

By loving devotional worship to God, and meditative remembrance of the Lord of the World, one's wandering in reincarnation is ended. ||3||

ਗੁਜਰੀ (ਮਃ ੫) (੩੦) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੯

Raag Goojree Guru Arjan Dev

ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥

Mithr Puthr Kalathr Sur Ridh Theen Thaaap Jalanth ||

Friends, children, spouses and well-wishers are burnt by the three fevers.

ਗੁਜਰੀ (ਮਃ ੫) (੩੦) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੦

Raag Goojree Guru Arjan Dev

ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥

Jap Raam Raamaa Dhukh Nivaarae Milai Har Jan Santh ||4||

Chanting the Name of the Lord, Raam, Raam, one's miseries are ended, as one meets the Saintly servants of the Lord. ||4||

ਗੁਜਰੀ (ਮਃ ੫) (੩੦) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੦

Raag Goojree Guru Arjan Dev

ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥

Sarab Bidhh Bhramathae Pukaarehi Kathehi Naahee Shhott ||

Wandering around in all directions, they cry out, ""Nothing can save us!""

ਗੁਜਰੀ (ਮਃ ੫) (੩੦) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੧

Raag Goojree Guru Arjan Dev

ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥

Har Charan Saran Apaar Prabh Kae Dhriir Gehee Naanak Outt ||5||4||30||

Nanak has entered the Sanctuary of the Lotus Feet of the Infinite Lord; he holds fast to their Support. ||5||4||30||

ਗੁਜਰੀ (ਮਃ ੫) (੩੦) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੧

Raag Goojree Guru Arjan Dev

ਗੁਜਰੀ ਮਹਲਾ ੫ ਘਰੁ ੪ ਦੁਪਦੇ

Goojaree Mehalaa 5 Ghar 4 Dhupadhae

Goojaree, Fifth Mehl, Fourth House, Du-Padas:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੫੦੨

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੫੦੨

ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥

Aaraadhh Sreedhhar Safal Moorath Karan Kaaran Jog ||

Worship and adore the Lord of wealth, the fulfilling vision, the Almighty Cause of causes.

ਗੁਜਰੀ (ਮਃ ੫) (੩੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧੪

Raag Goojree Guru Arjan Dev

ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥

Gun Raman Sravan Apaar Mehimaa Fir N Hoth Bioug ||1||

Uttering His Praises, and hearing of His infinite glory, you shall never suffer separation from Him again.

||1||

ਗੁਜਰੀ (ਮਃ ੫) (੩੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧੪

Raag Goojree Guru Arjan Dev

ਮਨ ਚਰਣਾਰਬਿੰਦ ਉਪਾਸ ॥

Man Charanaarabindh Oupaas ||

O my mind, worship the Lord's Lotus Feet.

ਗੁਜਰੀ (ਮਃ ੫) (੩੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧੫

Raag Goojree Guru Arjan Dev

ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥

Kal Kalaes Mittanth Simaran Kaatt Jamadhooth Faas ||1|| Rehaao ||

Meditating in remembrance, strife and sorrow are ended, and the noose of the Messenger of Death is snapped. ||1||Pause||

ਗੁਜਰੀ (ਮਃ ੫) (੩੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧੫

Raag Goojree Guru Arjan Dev

ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥

Sathra Dhehan Har Naam Kehan Avar Kashh N Oupaaou ||

Chant the Name of the Lord, and your enemies shall be consumed; there is no other way.

ਗੁਜਰੀ (ਮਃ ੫) (੩੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧੬

Raag Goojree Guru Arjan Dev

ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥

Kar Anugrahu Prabhoo Maerae Naanak Naam Suaao ||2||1||31||

Show Mercy, O my God, and bestow upon Nanak the taste of the Naam, the Name of the Lord.

||2||1||31||

ਗੁਜਰੀ (ਮਃ ੫) (੩੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੦੨ ਪੰ. ੧੭

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੫੦੨

ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥

Thoon Samarathh Saran Ko Dhaathaa Dhukh Bhanjan Sukh Raae ||

You are the Almighty Lord, the Giver of Sanctuary, the Destroyer of pain, the King of happiness.

ਗੁਜਰੀ (ਮਃ ੫) (੩੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੭

Raag Goojree Guru Arjan Dev

ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

Jaahi Kalaes Mittae Bhai Bharamaa Niramal Gun Prabh Gaae ||1||

Troubles depart, and fear and doubt are dispelled, singing the Glorious Praises of the Immaculate Lord God. ||1||

ਗੁਜਰੀ (ਮਃ ੫) (੩੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੮

Raag Goojree Guru Arjan Dev

ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥

Govindh Thujh Bin Avar N Thaaoo ||

O Lord of the Universe, without You, there is no other place.

ਗੁਜਰੀ (ਮਃ ੫) (੩੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੮

Raag Goojree Guru Arjan Dev

ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥

Kar Kirapaa Paarabreham Suaamee Japee Thumaaraa Naaoo || Rehaao ||

Show Mercy to me, O Supreme Lord Master, that I may chant Your Name. ||Pause||

ਗੁਜਰੀ (ਮਃ ੫) (੩੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੯

Raag Goojree Guru Arjan Dev

ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥

Sathigur Saev Lagae Har Charanee Vaddai Bhaag Liv Laagee ||

Serving the True Guru, I am attached to the Lord's Lotus Feet; by great good fortune, I have embraced love for Him.

ਗੁਜਰੀ (ਮਃ ੫) (੩੨) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੫੦੨ ਪੰ. ੧੯

Raag Goojree Guru Arjan Dev